

ਗੂਜਰੀ ਘਰੁ ੩ ॥

Goojaree, Third House:

ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥

Kabeer's mother sobs, cries and bewails

ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥

- O Lord, how will my grandchildren live? ||1||

ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥

Kabeer has given up all his spinning and weaving,

ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥

and written the Name of the Lord on his body. ||1||Pause||

ਜਬ ਲਗੁ ਤਾਗਾ ਬਾਹਉ ਬੇਹੀ ॥

As long as I pass the thread through the bobbin,

ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥

I forget the Lord, my Beloved. ||2||

ਓਛੀ ਮਤਿ ਮੇਰੀ ਜਾਤਿ ਜੁਲਾਹਾ ॥

My intellect is lowly - I am a weaver by birth,

ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥

but I have earned the profit of the Name of the Lord. ||3||

ਕਹਤ ਕਬੀਰ ਸੁਨਹੁ ਮੇਰੀ ਮਾਈ ॥

Says Kabeer, listen, O my mother

ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥

- the Lord alone is the Provider, for me and my children. ||4||2||